

ਆਸਾ ਮਹਲਾ ੫ ॥
aasaa mehalaa 5 |
Aasaa, Fifth Mehl:

ਏਕੁ ਬਗੀਚਾ ਪੇਡ ਘਨ ਕਰਿਆ ॥
eaek bageechaa paedd ghan kariaa |
There is a garden, in which so many plants have grown.

ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥
anmrith naam thehaa mehi faliaa |1|
They bear the Ambrosial Nectar of the Naam as their fruit. ||1||

ਐਸਾ ਕਰਹੁ ਬੀਚਾਰੁ ਗਿਆਨੀ ॥
aisaa karahu beechaar giaanee |
Consider this, O wise one,

ਜਾ ਤੇ ਪਾਈਐ ਪਦੁ ਨਿਰਬਾਨੀ ॥
jaa thae paaeeai padh nirabaanee |
by which you may attain the state of Nirvaanaa.

ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥
aas paas bikhooaa kae kunttaa beech anmrith hai bhaaee rae |1| rehaao |
All around this garden are pools of poison, but within it is the Ambrosial Nectar, O Siblings of
Destiny. ||1||Pause||

ਸਿੰਚਨਹਾਰੇ ਏਕੈ ਮਾਲੀ ॥
sinchanehaarae eaekai maalee |
There is only one gardener who tends it.

ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥
khabar karath hai paath path ddaalee |2|
He takes care of every leaf and branch. ||2||

ਸਗਲ ਬਨਸਪਤਿ ਆਣਿ ਜੜਾਈ ॥
sagal banasapath aan jarraaee |
He brings all sorts of plants and plants them there.

ਸਗਲੀ ਫੂਲੀ ਨਿਫਲ ਨ ਕਾਈ ॥੩॥
sagalee foolee nifal n kaaee |3|
They all bear fruit - none is without fruit. ||3||

ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥

anmrith fal naam jin gur thae paaeiaa |

One who receives the Ambrosial Fruit of the Naam from the Guru

ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥

naanak dhaas tharee thin maaeiaa |4|5|56|

- O Nanak, such a servant crosses over the ocean of Maya. ||4||5||56||